

ਬਿਲਾਵਲੁ ਮਹਲਾ ੫ ॥ ਸਿਮਰਤ ਨਾਮੁ ਕੋਟਿ ਜਤਨ ਭਏ ॥ ਸਾਧਸੰਗਿ ਮਿਲਿ ਹਰਿ ਗੁਨ ਗਾਏ
ਜਮਦੂਤਨ ਕਉ ਤ੍ਰਾਸ ਅਹੇ ॥੧॥ ਰਹਾਉ ॥ ਜੇਤੇ ਪੁਨਹਚਰਨ ਸੇ ਕੀਨੇ ਮਨਿ ਤਨਿ ਪ੍ਰਭ ਕੇ ਚਰਣ
ਗਹੇ ॥ ਆਵਣ ਜਾਣੁ ਭਰਮੁ ਭਉ ਨਾਠਾ ਜਨਮ ਜਨਮ ਕੇ ਕਿਲਵਿਖ ਦਹੇ ॥ ਨਿਰਭਉ ਹੋਇ ਭਜਹੁ
ਜਗਦੀਸੈ ਏਹੁ ਪਦਾਰਥੁ ਵਡਭਾਗਿ ਲਹੇ ॥ ਕਰਿ ਕਿਰਪਾ ਪੂਰਨ ਪ੍ਰਭ ਦਾਤੇ ਨਿਰਮਲ ਜਸੁ ਨਾਨਕ
ਦਾਸ ਕਹੇ ॥੨॥੧੭॥੧੦੩॥ {ਪੰਨਾ 824}

ਪਦਾਰਥ:- ਕੋਟਿ—ਕ੍ਰੋੜਾਂ। ਜਤਨ—(ਤੀਰਥ, ਕਰਮ ਕਾਂਡ ਆਦਿਕ) ਉੱਦਮ। ਸਾਧ ਸੰਗਿ—ਗੁਰੂ ਦੀ ਸੰਗਤਿ
ਵਿਚ। ਮਿਲਿ—ਮਿਲ ਕੇ। ਕਉ—ਨੂੰ। ਤ੍ਰਾਸ—ਡਰ। ਅਹੇ—ਹੋ ਜਾਂਦਾ ਹੈ। 1। ਰਹਾਉ।

ਜੇਤੇ—ਜਿਤਨੇ ਹੀ, ਸਾਰੇ ਹੀ। ਪੁਨਹ ਚਰਨ—ਪ੍ਰਾਸਚਿਤ-ਕਰਮ, ਪਾਪਾਂ ਦੀ ਨਿਵਿਰਤੀ ਵਾਸਤੇ ਕੀਤੇ ਹੋਏ ਕਰਮ।
ਸੇ—{ਬਹੁ-ਵਚਨ} ਉਹ। ਮਨਿ—ਮਨ ਵਿਚ। ਤਨਿ—ਹਿਰਦੇ ਵਿਚ। ਗਹੇ—ਫੜ ਲਏ। ਨਾਠਾ—ਨੱਸ ਗਿਆ।
ਕਿਲਵਿਖ—ਪਾਪ। ਦਹੇ—ਸੜ ਗਏ। 1।

ਜਗਦੀਸੈ—ਜਗਤ ਦੇ ਈਸ਼ (ਮਾਲਕ) ਨੂੰ। ਵਡ ਭਾਗਿ—ਵੱਡੀ ਕਿਸਮਤ ਨਾਲ। ਲਹੇ—ਲੱਭਦਾ ਹੈ। ਪ੍ਰਭ—ਹੋ
ਪ੍ਰਭੂ! ਦਾਤੇ—ਹੋ ਦਾਤਾਰ! ਨਿਰਮਲ—ਪਵਿੱਤਰ ਕਰਨ ਵਾਲਾ। ਜਸੁ—ਸਿਫਤਿ-ਸਾਲਾਹ। 2।

ਅਰਥ:- ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦਿਆਂ (ਤੀਰਥ, ਕਰਮ ਕਾਂਡ ਆਦਿਕ) ਕ੍ਰੋੜਾਂ ਹੀ ਉੱਦਮ (ਮਾਨੋ)
ਹੋ ਜਾਂਦੇ ਹਨ। (ਜਿਸ ਮਨੁੱਖ ਨੇ) ਗੁਰੂ ਦੀ ਸੰਗਤਿ ਵਿਚ ਮਿਲ ਕੇ ਪ੍ਰਭੂ ਦੇ ਗੁਣ ਗਾਣੇ ਸੁਰੂ ਕਰ ਦਿੱਤੇ, ਜਮਦੂਤਾਂ ਨੂੰ
(ਉਸ ਦੇ ਨੇੜੇ ਜਾਣੋ) ਡਰ ਆਉਣ ਲੱਗ ਪਿਆ। 1। ਰਹਾਉ।

ਹੇ ਭਾਈ! ਜਿਸ ਮਨੁੱਖ ਨੇ ਪ੍ਰਭੂ ਦੇ ਚਰਨ ਆਪਣੇ ਮਨ ਵਿਚ ਹਿਰਦੇ ਵਿਚ ਵਸਾ ਲਏ, ਉਸ ਨੇ (ਪਿਛਲੇ ਕਰਮਾਂ ਦੇ
ਸੰਸਕਾਰ ਮਿਟਾਣ ਲਈ, ਮਾਨੋ) ਸਾਰੇ ਹੀ ਪ੍ਰਾਸਚਿਤ ਕਰਮ ਕਰ ਲਏ। ਉਸ ਦਾ ਜਨਮ ਮਰਨ ਦਾ ਗੇੜ ਮੁੱਕ ਗਿਆ,
ਉਸ ਦਾ ਹਰੇਕ ਭਰਮ ਡਰ ਦੂਰ ਹੋ ਗਿਆ, ਉਸ ਦੇ ਅਨੇਕਾਂ ਜਨਮਾਂ ਦੇ ਕੀਤੇ ਪਾਪ ਸੜ ਗਏ। 1।

(ਤਾਂ ਤੇ, ਹੇ ਭਾਈ!) ਨਿਡਰ ਹੋ ਕੇ (ਕਰਮ ਕਾਂਡ ਦਾ ਭਰਮ ਲਾਹ ਕੇ) ਜਗਤ ਦੇ ਮਾਲਕ-ਪ੍ਰਭੂ ਦਾ ਨਾਮ ਜਪਿਆ
ਕਰੋ। ਇਹ ਨਾਮ-ਪਦਾਰਥ ਵੱਡੀ ਕਿਸਮਤ ਨਾਲ ਹੀ ਮਿਲਦਾ ਹੈ। ਹੇ ਸਰਬ-ਵਿਆਪਕ ਦਾਤਾਰ ਪ੍ਰਭੂ! ਮੇਹਰ ਕਰ,
ਤਾ ਕਿ ਤੇਰਾ ਦਾਸ ਨਾਨਕ ਪਵਿੱਤਰ ਕਰਨ ਵਾਲੀ ਤੇਰੀ ਸਿਫਤਿ-ਸਾਲਾਹ ਕਰਦਾ ਰਹੇ। 2। 17। 103।